

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ  
ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥  
ਹਰਿ ਘਟਿ ਘਟੇ ਡੀਠਾ ਅੰਮ੍ਰਿਤੋ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ  
ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ  
॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥ {ਪੰਨਾ 453-454}

ਪਦਅਰਥ:- ਬੇਧਿਆ—ਵਿੱਝ ਗਿਆ। ਕਿਛੁ ਆਨ—ਹੋਰ ਕੋਈ ਭੀ ਚੀਜ਼। ਮਿਲਿ—ਮਿਲ ਕੇ। ਘਟਿ ਘਟੇ—  
ਹਰੇਕ ਘਟ (ਸਰੀਰ) ਵਿਚ। ਅੰਮ੍ਰਿਤੋ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ {ਲਫਜ਼ ‘ਅੰਮ੍ਰਿਤੁ’ ਹੈ, ਇਥੇ  
‘ਅੰਮ੍ਰਿਤੋ’ ਪੜ੍ਹਨਾ ਹੈ}। ਵੂਠਾ—ਆ ਵੱਸਿਆ। ਨਾਠੇ—ਨੱਠ ਗਏ। ਨਿਧਿ—ਖਜ਼ਾਨਾ। ਗਾਠੇ—ਗੰਢ। ਸਹਜ  
ਸੁਭਾਈ—ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ। ਮਨਿ—ਮਨ ਵਿਚ। ਬੇਧੇ—ਵਿੱਝ ਜਾਣ ਨਾਲ।11

ਅਰਥ:- (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੇਮ ਜਾਂਦਾ ਹੈ, ਉਸ ਨੂੰ  
(ਪਰਮਾਤਮਾ ਦੀ ਯਾਦ ਤੋਂ ਬਿਨਾਂ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ  
ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ  
ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ  
ਮਰਨ ਦੇ ਦੁੱਖ (ਜਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖਜ਼ਾਨੇ ਪ੍ਰਭੂ ਦੀ ਸਿਫਤਿ-ਸਾਲਾਹ  
ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ।  
ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-  
ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ)।

ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ  
ਬਿਨਾਂ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।11

ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ  
ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ  
ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ  
ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥ {ਪੰਨਾ 454}

ਪਦਅਰਥ:- ਰਾਤੀ—ਮਸਤ। ਜਲਿ—ਜਲ ਵਿਚ। ਰਸਿ—ਰਸ ਵਿਚ, ਆਨੰਦ ਵਿਚ। ਮਾਤੇ—ਮਸਤ। ਗੁਰ  
ਪੂਰੈ—ਪੂਰੇ ਗੁਰੂ ਨੇ। ਜੀਵਨ ਗਤਿ—ਚੰਗਾ ਆਤਮਕ ਜੀਵਨ ਦੇਣ ਵਾਲਾ। ਭਾਤੇ—ਭਾ ਜਾਂਦੇ ਹਨ, ਚੰਗੇ ਲੱਗਦੇ  
ਹਨ। ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ। ਲੜਿ—ਲੜ ਨਾਲ, ਪੱਲੇ ਨਾਲ। ਕਤਹੂ—ਕਿਤੇ ਭੀ।  
ਸੁਘਰੁ—ਸੁਚੱਜਾ (ਸੋਹਣੀ ਆਤਮਕ ਘਾੜਤ ਵਾਲਾ)। ਸਰੂਪੁ—ਸੋਹਣਾ, ਰੂਪ ਵਾਲਾ। ਸੁਜਾਨੁ—ਸਿਆਣਾ।  
ਦਾਤੇ—ਦਾਤਿ-ਸੰਗ ਨਾਲ।21

ਅਰਥ:- (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰੇ ਗੁਰੂ ਨੇ (ਹਰਿ-ਨਾਮ ਸਿਮਰਨ ਦਾ) ਉਪਦੇਸ਼ ਦੇ ਦਿੱਤਾ, ਉਹ  
ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ (ਭੁੰਘੇ) ਪਾਣੀ ਵਿਚ ਮੱਛੀ ਖੁਸ਼ ਰਹਿੰਦੀ ਹੈ,  
ਉਹ ਮਨੁੱਖ ਆਤਮਕ-ਜੀਵਨ-ਦਾਤੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ।

ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ਉਹ ਉਹਨਾਂ ਮਨੁੱਖਾਂ  
ਨੂੰ ਆਪ ਹੀ ਆਪਣੇ ਲੜ ਲਾ ਲੈਂਦਾ ਹੈ, ਉਹ ਸਰਬ-ਵਿਆਪਕ ਪ੍ਰਭੂ ਉਹਨਾਂ ਦੇ ਅੰਦਰ ਆਪਣੇ ਸ਼੍ਰੇਸ਼ਟ ਨਾਮ-ਰਤਨ

ਪਰਗਟ ਕਰ ਦੇਂਦਾ ਹੈ ਉਹਨਾਂ ਨੂੰ ਫਿਰ ਛੱਡ ਕੇ ਕਿਤੇ ਨਹੀਂ ਜਾਂਦਾ।

ਹੇ ਨਾਨਕ! ਪਰਮਾਤਮਾ ਸੋਹਣੀ ਆਤਮਕ ਘਾੜਤ ਵਾਲਾ ਹੈ, ਸੋਹਣੇ ਰੂਪ ਵਾਲਾ ਹੈ, ਸਿਆਣਾ ਹੈ, (ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਉਪਦੇਸ਼ ਦਿੰਦਾ ਹੈ ਉਹਨਾਂ ਉਤੇ ਹੋਈ ਹੋਈ) ਉਸ ਪਰਮਾਤਮਾ ਦੀ ਬਖਸ਼ਿਸ਼ ਕਦੇ ਮਿਟਦੀ ਨਹੀਂ (ਇਸ ਵਾਸਤੇ ਉਹ ਮਨੁੱਖ) ਹਰਿ-ਨਾਮ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ ਮੱਛੀ (ਭੁੰਘੇ) ਪਾਣੀ ਦੀ ਸੰਗਤਿ ਵਿਚ।<sup>21</sup>

**ਚਾੜ੍ਹਕੁ ਜਾਚੈ ਬੁੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾਸੁਤ ਭ੍ਰਾਤ ਮੀਤ ਸਭਹੂੰ ਤੇ  
ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ  
ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ  
ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾੜ੍ਹਕੁ ਜਾਚੈ ਬੁੰਦ ਜਿਉ ਨਾਨਕ ਹਰਿ ਪਿਆਰਾ ॥ {ਪੰਨਾ  
454}**

**ਪਦਅਰਥ:-** ਚਾੜ੍ਹਕੁ—ਪਪੀਹਾ। ਜਾਚੈ—ਮੰਗਦਾ ਹੈ। ਬੁੰਦਿ—ਕਣੀ। ਪ੍ਰਾਨ ਅਧਾਰਾ—ਜਿੰਦ ਦਾ ਸਹਾਰਾ। ਖਜੀਨਾ—ਖਜ਼ਾਨੇ। ਸੁਤ—ਪੁੱਤਰ। ਸਭ ਹੂੰ ਤੇ—ਸਭਨਾਂ ਨਾਲੋਂ। ਪੁਰਖੁ—ਸਰਬ-ਵਿਆਪਕ। ਨਿਰਾਰਾ—ਨਿਰਾਲਾ, ਔਖਾ। ਗਤਿ—ਆਤਮਕ ਅਵਸਥਾ। ਜਾਣੀਐ—ਜਾਣੀ ਜਾ ਸਕਦੀ। ਸਾਸਿ—ਹਰੇਕ ਸਾਹ ਦੇ ਨਾਲ। ਗਿਰਾਸਿ—ਹਰੇਕ ਗਿਰਾਹੀ ਦੇ ਨਾਲ। ਮਾਣੀਐ—ਮਾਣਿਆ ਜਾ ਸਕਦਾ ਹੈ। ਜਗ ਜੀਵਨੋ—ਜਗਜੀਵਨ, ਜਗਤ ਦੀ ਜ਼ਿੰਦਗੀ (ਦਾ ਸਹਾਰਾ)। ਜਪਿ—ਜਪ ਕੇ। ਡਾਰਾ—ਦੂਰ ਕਰ ਲਏ।<sup>3</sup>

**ਅਰਥ:-** ਹੇ ਭਾਈ! ਜਿਵੇਂ ਪਪੀਹਾ (ਸ੍ਰਾਂਤ ਨਛੱਤ੍ਰ ਦੀ ਵਰਖਾ ਦੀ) ਕਣੀ ਮੰਗਦਾ ਹੈ (ਤਿਵੇਂ ਸੰਤ ਜਨ ਪਰਮਾਤਮਾ ਦੇ ਨਾਮ-ਜਲ ਦੀ ਬੁੰਦ ਮੰਗਦੇ ਹਨ, ਤਿਵੇਂ ਸੰਤ ਜਨਾਂ ਵਾਸਤੇ) ਪਰਮਾਤਮਾ ਦਾ ਨਾਮ-ਜਲ ਜ਼ਿੰਦਗੀ ਦਾ ਸਹਾਰਾ; ਦੁਨੀਆ ਦਾ ਧਨ-ਪਦਾਰਥ, ਖਜ਼ਾਨੇ, ਪੁੱਤਰ, ਭਰਾ, ਮਿੱਤਰ—ਇਹਨਾਂ ਸਭਨਾਂ ਨਾਲੋਂ ਉਹਨਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ। ਹੇ ਭਾਈ! ਜਿਸ ਪਰਮਾਤਮਾ ਦੀ ਉੱਚੀ ਆਤਮਕ ਅਵਸਥਾ ਜਾਣੀ ਨਹੀਂ ਜਾ ਸਕਦੀ ਉਹ (ਸਾਰੇ ਸੰਸਾਰ ਤੋਂ) ਨਿਰਾਲਾ ਤੇ ਸਰਬ-ਵਿਆਪਕ ਪ੍ਰਭੂ ਉਹਨਾਂ ਨੂੰ ਪਿਆਰਾ ਲੱਗਦਾ ਹੈ; ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ—ਕਦੇ ਭੀ ਪਰਮਾਤਮਾ ਉਹਨਾਂ ਨੂੰ ਭੁੱਲਦਾ ਨਹੀਂ। (ਪਰ, ਹੇ ਭਾਈ!) ਉਸ ਪਰਮਾਤਮਾ ਦੇ ਮਿਲਾਪ ਦਾ ਆਨੰਦ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਮਾਣਿਆ ਜਾ ਸਕਦਾ ਹੈ।

ਹੇ ਭਾਈ! ਜੇਹੜਾ ਪਰਮਾਤਮਾ ਸਰਬ-ਵਿਆਪਕ ਹੈ ਸਾਰੇ ਜਗਤ ਦੀ ਜ਼ਿੰਦਗੀ (ਦਾ ਸਹਾਰਾ) ਹੈ, ਸੰਤ ਜਨ ਉਸ ਦੇ ਨਾਮ-ਜਲ ਦਾ ਰਸ ਪੀਂਦੇ ਹਨ, ਉਸ ਦਾ ਨਾਮ ਜਪ ਜਪ ਕੇ ਉਹ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੇ ਦੁੱਖ ਦੂਰ ਕਰ ਲੈਂਦੇ ਹਨ। ਹੇ ਭਾਈ! ਜਿਵੇਂ ਪਪੀਹਾ (ਵਰਖਾ ਦੀ) ਬੁੰਦ ਮੰਗਦਾ ਹੈ ਤਿਵੇਂ ਸੰਤ ਜਨਾਂ ਵਾਸਤੇ ਪਰਮਾਤਮਾ ਦਾ ਨਾਮ-ਜਲ ਜੀਵਨ ਦਾ ਆਸਰਾ ਹੈ।<sup>3</sup>

**ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ  
ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ  
ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ  
ਨਰਾਇਣ ਨਾਨਕਾ ਮਾਨੋਰਥੋ ਪੂਰਾ ॥੪॥੧॥੩॥ {ਪੰਨਾ 454}**

**ਪਦਅਰਥ:-** ਢਾਠੀ—ਢਹਿ ਪਈ। ਭੀਤਿ—ਕੰਧ। ਭਰੰਮ—ਭਟਕਣਾ। ਸੂਰਾ—ਸੂਰਮਾ। ਪੂਰਨ—ਸਾਰੇ ਗੁਣਾਂ ਦਾ ਮਾਲਕ। ਪੁਰਬਿ—ਪਹਿਲੇ ਜਨਮ ਵਿਚ। ਨਿਧਿ—ਖਜ਼ਾਨਾ। ਦਇਆਲਾ—ਦਇਆ ਕਰਨ ਵਾਲਾ। ਆਦਿ—ਸ਼ੁਰੂ ਵਿਚ। ਮਧਿ—ਵਿਚਕਾਰ। ਅੰਤਿ—ਅਖੀਰ ਵਿਚ। ਗੁਰ—ਵੱਡਾ। ਗੋਪਾਲਾ—ਧਰਤੀ ਦਾ ਪਾਲਣਹਾਰ। ਸਹਜ—ਆਤਮਕ ਅਡੋਲਤਾ। ਘਨੇਰੇ—ਬਹੁਤ। ਪਤਿਤ ਪਾਵਨ—ਵਿਕਾਰਾਂ ਵਿਚ ਡਿੱਗੇ ਹੋਏਆਂ ਨੂੰ ਪਵਿਤ੍ਰ ਕਰਨ ਵਾਲਾ।

ਸਾਧੂ—ਗੁਰੂ। ਮਾਨੋਰਥੋ—(ਅਸਲ ਲਫਜ਼ 'ਮਾਨੋਰਥੁ' ਹੈ, ਇਥੇ 'ਮਾਨੋਰਥੋ' ਪੜ੍ਹਨਾ ਹੈ)।4।

ਅਰਥ:- (ਹੇ ਭਾਈ!) ਜੇਹੜੇ ਮਨੁੱਖ ਆਪਣੇ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਹੋ ਜਾਂਦੇ ਹਨ ਉਹਨਾਂ ਦਾ ਜ਼ਿੰਦਗੀ ਦਾ ਨਿਸ਼ਾਨਾ ਪੂਰਾ ਹੋ ਜਾਂਦਾ ਹੈ (ਪ੍ਰਭੂ-ਚਰਨਾਂ ਵਿਚ ਲੀਨ ਹੋਣਾ ਹੀ ਇਨਸਾਨੀ ਜੀਵਨ ਦਾ ਮਨੋਰਥ ਹੈ), ਸੂਰਮੇ ਗੁਰੂ ਨੂੰ ਮਿਲਿਆਂ (ਉਹਨਾਂ ਦੇ ਅੰਦਰੋਂ) ਭਟਕਣਾ ਦੀ ਕੰਧ ਢਹਿ ਜਾਂਦੀ ਹੈ (ਜੇਹੜੀ ਪਰਮਾਤਮਾ ਨਾਲੋਂ ਵਿਛੋੜੀ ਰੱਖਦੀ ਸੀ)। (ਪਰ, ਹੇ ਭਾਈ!) ਪੂਰਨ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ ਪੂਰਬਲੇ ਜੀਵਨ ਅਨੁਸਾਰ ਸਾਰੇ ਸਾਰੇ ਗੁਣਾਂ ਦੇ ਖਜ਼ਾਨੇ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ (ਗੁਰੂ-ਮਿਲਾਪ ਦਾ ਲੇਖ) ਲਿਖਿਆ ਹੋਇਆ ਹੈ। (ਅਜੇਹੇ ਵਡ-ਭਾਰੀਆਂ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਉਹ ਸਭ ਤੋਂ ਵੱਡਾ ਤੇ ਸ਼੍ਰੀਮਤੀ ਦਾ ਪਾਲਣਹਾਰ ਪ੍ਰਭੂ ਹੀ ਜਗਤ ਦੇ ਸ਼ੁਰੂ ਵਿਚ (ਅਟੱਲ) ਸੀ, ਜਗਤ-ਰਚਨਾ ਦੇ ਵਿਚਕਾਰ (ਅਟੱਲ) ਹੈ, ਤੇ ਅਖੀਰ ਵਿਚ ਭੀ (ਅਟੱਲ) ਰਹੇਗਾ।

ਹੇ ਭਾਈ! ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲੇ ਗੁਰੂ ਦੀ ਚਰਨ-ਧੂੜ ਜਿਸ ਮਨੁੱਖ ਨੂੰ ਪ੍ਰਾਪਤ ਹੋ ਜਾਂਦੀ ਹੈ ਉਸ ਨੂੰ ਆਤਮਕ ਅਡੋਲਤਾ ਦੇ ਅਨੇਕਾਂ ਸੁੱਖ-ਆਨੰਦ ਮਿਲ ਜਾਂਦੇ ਹਨ। ਹੇ ਨਾਨਕ! (ਆਖ—) ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਂਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ।4।1।3।